

Connecting to nature, culture  
and your community  
Family resources

# ਕੁਦਰਤ, ਸਭਿਆਚਾਰ ਅਤੇ ਆਪਣੇ ਭਾਈਚਾਰੇ ਨਾਲ ਜੁੜਨਾ

ਪਰਿਵਾਰਕ ਸਰੋਤ

ਸਿੱਖਿਆ ਦੇ ਮੁਢਲੇ ਸਾਲਾਂ ਦਾ ਸਿੱਖਿਆ ਢਾਂਚਾ (Early Years Learning Framework) ਇੱਕ ਰਾਸ਼ਟਰੀ ਢਾਂਚਾ ਹੈ ਜੋ ਮੁਢਲੇ ਸਕੂਲਾਂ (ਪ੍ਰੀਸਕੂਲਜ਼) ਅਤੇ ਬਚਪਨ ਦੀਆਂ ਸਾਰੀਆਂ ਸੇਵਾਵਾਂ ਵਿੱਚ ਵਰਤਿਆ ਜਾਂਦਾ ਹੈ। ਇਹ ਸਿੱਖਲਾਈ ਦੇ ਪੰਜ ਨਤੀਜਿਆਂ ਨਾਲ ਮਾਰਗ ਦਰਸ਼ਨ ਕਰਾਉਂਦਾ ਹੈ ਜੋ ਬੱਚਿਆਂ ਨੂੰ ਮਜ਼ਬੂਤ ਅਤੇ ਸਮਰੱਥ ਸਿੱਖਣ ਵਾਲੇ ਬਣਨ ਵਿੱਚ ਸਹਾਇਤਾ ਕਰਦੇ ਹਨ।

ਸਿੱਖਣ ਦਾ ਦੂਜਾ (2) ਨਤੀਜਾ ਬੱਚਿਆਂ ਨੂੰ ਉਨ੍ਹਾਂ ਦੇ ਭਾਈਚਾਰੇ ਅਤੇ ਉਨ੍ਹਾਂ ਦੀ ਦੁਨੀਆਂ ਜਿਸ ਵਿੱਚ ਉਹ ਰਹਿੰਦੇ ਹਨ ਨਾਲ ਜੁੜੇ ਹੋਣ ਬਾਰੇ ਹੈ। ਬੱਚੇ ਦੂਜਿਆਂ ਨਾਲ ਸਬੰਧ ਰੱਖਣ ਅਤੇ ਕੰਮ ਕਰਨ ਬਾਰੇ ਸਿੱਖਦੇ ਹਨ ਅਤੇ ਆਪਣੀਆਂ ਕ੍ਰਿਆਵਾਂ ਦੇ ਪ੍ਰਭਾਵਾਂ ਨੂੰ ਸਮਝਣਾ ਸ਼ੁਰੂ ਕਰਦੇ ਹਨ।

ਸਿੱਖਿਆ ਦੇ ਮੁਢਲੇ ਸਾਲਾਂ ਦਾ ਸਿੱਖਿਆ ਢਾਂਚਾ (Early Years Learning Framework) ਬਾਰੇ ਵਧੇਰੇ ਜਾਣਕਾਰੀ ਲਈ ਇਥੇ ਜਾਓ:  
<https://www.acecqa.gov.au/nqf/national-law-regulations/approved-learning-frameworks>

## ਟੈਲੀਫੋਨ ਦੁਭਾਸ਼ਿਆਈ ਸੇਵਾ

ਜੇ ਤੁਹਾਨੂੰ ਵਧੇਰੇ ਜਾਣਕਾਰੀ ਦੀ ਲੋੜ ਹੈ ਤਾਂ ਕਿਰਪਾ ਕਰਕੇ ਤੁਹਾਡੇ ਬੱਚੇ ਦੇ ਪ੍ਰੀ ਸਕੂਲ ਜਾਂ ਮੁਢਲੀ ਬਚਪਨ ਸੇਵਾ ਨਾਲ ਸੰਪਰਕ ਕਰੋ। ਜੇ ਤੁਹਾਨੂੰ ਆਪਣੀ ਪੁੱਛਗਿੱਛ ਵਿੱਚ ਸਹਾਇਤਾ ਕਰਨ ਲਈ ਕਿਸੇ ਦੁਭਾਸ਼ੀਏ ਦੀ ਜ਼ਰੂਰਤ ਹੈ ਤਾਂ ਕਿਰਪਾ ਕਰਕੇ 131 450 'ਤੇ ਟੈਲੀਫੋਨ ਇੰਟਰਪ੍ਰੈਟਰ ਸੇਵਾ ਨੂੰ ਫੋਨ ਕਰੋ ਅਤੇ ਤੁਹਾਡੀ ਆਪਣੀ ਭਾਸ਼ਾ ਵਿੱਚ ਦੁਭਾਸ਼ੀਏ ਦੀ ਮੰਗ ਕਰੋ। ਅਪਰੇਟਰ ਤੁਹਾਡੇ ਵਲੋਂ ਦਿੱਤੇ ਗਏ ਨੰਬਰ ਤੇ ਫੋਨ ਕਰਕੇ ਤੁਹਾਡੀ ਪੁੱਛਗਿੱਛ ਵਿੱਚ ਤੁਹਾਡੀ ਮਦਦ ਕਰਨ ਲਈ ਇੱਕ ਦੁਭਾਸ਼ੀਏ ਨੂੰ ਲਾਈਨ 'ਤੇ ਲਿਆਏਗਾ। ਤੁਹਾਨੂੰ ਇਸ ਸੇਵਾ ਲਈ ਕੋਈ ਭੁਗਤਾਨ ਨਹੀਂ ਕਰਨੀ ਪਵੇਗੀ।

## ਸਕੂਲ ਵਿੱਚ ਸਿੱਖਿਆ ਲੈਣੀ

## ਮੁਢਲੀ ਸਿੱਖਿਆ

### ਜੁੜਨ ਅਤੇ ਯੋਗਦਾਨ ਪਾਉਣ ਦਾ ਅਰਥ ਹੁੰਦਾ ਹੈ:

ਬੱਚੇ ਜਾਣਦੇ ਹਨ ਕਿ ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਕਿਵੇਂ ਕਰਨੀ ਹੈ

ਬੱਚੇ ਜਾਣਦੇ ਹਨ ਕਿ ਉਹ ਸਬੰਧਤ ਹਨ ਅਤੇ ਉਹ ਆਦਰ ਨਾਲ ਹਿੱਸਾ ਲੈ ਸਕਦੇ ਹਨ

ਬੱਚੇ ਜਾਣਦੇ ਹਨ ਕਿ ਦੂਜਿਆਂ ਨਾਲ ਨਿਆਂ ਨਾਲ ਵਰਤਾਓ ਕਰਨਾ ਕੀ ਹੁੰਦਾ ਹੈ

ਬੱਚੇ ਸਮਝਦੇ ਹਨ ਕਿ ਹਰ ਕੋਈ ਵੱਖਰਾ ਹੁੰਦਾ ਹੈ ਪਰ ਵਿਸ਼ਵ ਨੂੰ ਵਧੀਆ ਜਗ੍ਹਾ ਬਣਾਉਣ ਲਈ ਮਿਲ ਕੇ ਕੰਮ ਕਰ ਸਕਦੇ ਹਨ

ਵਿਦਿਆਰਥੀ ਆਪਣੇ ਸਭਿਆਚਾਰ ਨੂੰ ਦੂਜਿਆਂ ਨਾਲ ਸਾਂਝਾ ਕਰ ਸਕਦੇ ਹਨ ਅਤੇ ਉਨ੍ਹਾਂ ਦੇ ਸਭਿਆਚਾਰਾਂ ਬਾਰੇ ਸਿੱਖ ਸਕਦੇ ਹਨ  
(ਵਿਸ਼ਾ: ਜੁਗਰਾਫੀਆ)

ਵਿਦਿਆਰਥੀ ਸਤਿਕਾਰ ਯੋਗ ਹੁੰਦੇ ਹਨ, ਦੂਜਿਆਂ ਨਾਲ ਕੰਮ ਕਰ ਸਕਦੇ ਹਨ ਅਤੇ ਲੋਕਾਂ ਨਾਲ ਚੰਗਾ ਵਿਵਹਾਰ ਕਰ ਸਕਦੇ ਹਨ  
(ਵਿਸ਼ਾ: ਸਰੀਰਕ ਸਿੱਖਿਆ)

ਵਿਦਿਆਰਥੀ ਆਪਣੀ ਰਚਨਾਤਮਕਤਾ ਦੀ ਵਰਤੋਂ ਆਪਣੀ ਬਰਾਦਰੀ ਅਤੇ ਸਭਿਆਚਾਰ ਨਾਲ ਜੁੜਨ ਲਈ ਕਰਦੇ ਹਨ  
(ਵਿਸ਼ਾ: ਸਿਰਜਣਾਤਮਕ ਕਲਾ)

ਵਿਦਿਆਰਥੀ ਸਮਝਣ ਅਤੇ ਝੱਲਣ ਯੋਗ ਚੋਣਾਂ ਕਰ ਸਕਦੇ ਹਨ (ਸਾਰੇ ਵਿਸ਼ੇ ਖੇਤਰ)